

ਹੱਜਈ

ਲੇਖਕ

ਹੱਜਈ 1:1 ਨਬੀ ਹੱਜਈ ਨੂੰ ਇਸ ਪੁਸਤਕ ਦੇ ਲੇਖਕ ਦੇ ਤੌਰ ਤੇ ਦਰਸਾਉਂਦੀ ਹੈ। ਹੱਜਈ ਨਬੀ ਨੇ ਆਪਣੇ ਚਾਰ ਸੰਦੇਸ਼ ਯਰੂਸ਼ਲਮ ਦੇ ਯਹੂਦੀ ਲੋਕਾਂ ਨੂੰ ਲਿਖੇ ਸਨ। ਹੱਜਈ 2:3 ਤੋਂ ਇਹ ਸੰਕੇਤ ਮਿਲਦਾ ਹੈ ਕਿ ਨਬੀ ਨੇ ਯਰੂਸ਼ਲਮ ਨੂੰ ਮੰਦਰ ਦੀ ਤਬਾਹੀ ਅਤੇ ਗੁਲਾਮੀ ਵਿੱਚ ਜਾਣ ਤੋਂ ਪਹਿਲਾਂ ਵੇਖਿਆ ਸੀ, ਇਸਦਾ ਅਰਥ ਇਹ ਹੈ ਕਿ ਉਹ ਇੱਕ ਬਜ਼ੁਰਗ ਆਦਮੀ ਸੀ, ਜੋ ਆਪਣੇ ਦੇਸ ਦੀ ਪਿਛਲੀ ਸ਼ਾਨ ਨੂੰ ਮੁੜ ਵੇਖਦਾ ਹੈ, ਇੱਕ ਨਬੀ ਜਿਸ ਦੀ ਦਿਲੀ ਇੱਛਾ ਹੈ ਕਿ ਉਸਦੇ ਲੋਕ ਗੁਲਾਮੀ ਦੀ ਖਾਕ ਤੋਂ ਉੱਪਰ ਉੱਠਣ ਅਤੇ ਦੇਸਾਂ ਲਈ ਪਰਮੇਸ਼ੁਰ ਦੀ ਰੋਸ਼ਨੀ ਦੇ ਰੂਪ ਵਿੱਚ ਆਪਣੇ ਅਧਿਕਾਰ ਨੂੰ ਮੁੜ ਪ੍ਰਾਪਤ ਕਰਨ।

ਤਾਰੀਖ਼ ਅਤੇ ਲਿਖਣ ਦਾ ਸਥਾਨ

ਇਹ ਪੁਸਤਕ ਲਗਭਗ 520 ਈ. ਪੂ. ਦੇ ਦੌਰਾਨ ਲਿਖੀ ਗਈ।

ਇਹ ਇੱਕ ਗੁਲਾਮੀ ਦੇ ਬਾਅਦ ਦੀ ਪੁਸਤਕ ਹੈ, ਅਰਥਾਤ ਇਹ ਬਾਬਲ ਵਿੱਚ ਗੁਲਾਮੀ (ਕੈਦ) ਤੋਂ ਬਾਅਦ ਲਿਖੀ ਗਈ ਸੀ।

ਪ੍ਰਾਪਤ ਕਰਤਾ

ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕ ਅਤੇ ਜੋ ਗੁਲਾਮੀ ਤੋਂ ਵਾਪਸ ਮੁੜ ਆਏ ਸਨ।

ਉਦੇਸ਼

ਵਾਪਸ ਆਏ ਹੋਏ ਬਕੀਏ ਨੂੰ ਉਤਸ਼ਾਹਿਤ ਕਰਨ ਲਈ ਕਿ ਉਹ ਆਪਣੀ ਨਿਰਾਸ਼ਾਜਨਕ ਸੰਤੁਸ਼ਟੀ ਤੋਂ ਅੱਗੇ ਵਧਣ ਅਤੇ ਆਪਣੇ ਵਿਸ਼ਵਾਸ ਨੂੰ ਦਰਸਾਉਂਦੇ ਹੋਏ ਆਪਣੇ ਦੇਸ ਨੂੰ ਮੁੜਨ ਅਤੇ ਦੇਸ ਦੇ ਮੁੱਖ ਉਦੇਸ਼ ਦੇ ਰੂਪ ਵਿੱਚ ਮੰਦਰ ਅਤੇ ਅਰਾਧਨਾ ਦੀ ਮੁੜ ਉਸਾਰੀ ਕਰਨ, ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਕਿ ਯਹੋਵਾਹ ਉਨ੍ਹਾਂ ਨੂੰ ਅਤੇ ਦੇਸ ਨੂੰ ਅਸੀਸ ਦੇਵੇਗਾ, ਜਦ ਕਿ ਉਹ ਮੰਦਰ ਨੂੰ ਦੁਬਾਰਾ ਬਣਾਉਣ ਲਈ ਅੱਗੇ ਵੱਧਣਗੇ, ਵਾਪਸ ਆਏ ਹੋਏ ਬਕੀਏ ਨੂੰ ਉਤਸ਼ਾਹਿਤ ਕਰਨ ਲਈ ਕਿ ਉਨ੍ਹਾਂ ਦੇ ਅਤੀਤ ਦੇ ਵਿਦਰੋਹ ਦੇ ਬਾਵਜੂਦ ਯਹੋਵਾਹ ਨੇ ਉਨ੍ਹਾਂ ਲਈ ਭਵਿੱਖ ਵਿੱਚ ਇੱਕ ਮਹੱਤਵਪੂਰਣ ਸਥਾਨ ਰੱਖਿਆ ਹੈ।

ਵਿਸ਼ਾ-ਵਸਤੂ

ਮੰਦਰ ਨੂੰ ਦੁਬਾਰਾ ਬਣਾਉਣਾ

ਰੂਪ-ਰੇਖਾ

1. ਮੰਦਰ ਦੀ ਉਸਾਰੀ ਲਈ ਬੁਲਾਹਟ — 1:1-15
2. ਪਰਮੇਸ਼ੁਰ ਵਿੱਚ ਹੌਸਲਾ — 2:1-9
3. ਜੀਵਨ ਦੀ ਸੁੱਧਤਾਈ ਲਈ ਬੁਲਾਹਟ — 2:10-19
4. ਭਵਿੱਖ ਵਿੱਚ ਵਿਸ਼ਵਾਸ ਕਰਨ ਲਈ ਬੁਲਾਹਟ — 2:20-23

ਯਹੋਵਾਹ ਦੇ ਭਵਨ ਦੇ ਬਣਾਉਣ ਦੀ ਲੋੜ

¹ ਦਾਰਾ ਰਾਜੇ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਪਹਿਲੀ ਤਾਰੀਖ ਨੂੰ, ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤਰ ਯਹੋਸੁਆ ਮਹਾਂ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ,

² ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ - ਇਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦੇ ਭਵਨ ਨੂੰ ਬਣਾਉਣ ਦਾ ਸਮਾਂ ਨਹੀਂ ਆਇਆ।

³ ਤਦ ਯਹੋਵਾਹ ਦੀ ਗੱਲ ਹੱਜਈ ਨਬੀ ਦੇ ਰਾਹੀਂ ਲੋਕਾਂ ਨੂੰ ਸੁਣਾਈ ਗਈ ਕਿ

⁴ ਕੀ, ਇਹ ਕੋਈ ਸਮਾਂ ਹੈ ਕਿ ਤੁਸੀਂ ਆਪ ਆਪਣੇ ਬਣਾਏ ਹੋਏ ਘਰਾਂ ਵਿੱਚ ਰਹੋ, ਜਦ ਕਿ ਇਹ ਮੇਰਾ ਭਵਨ ਬਰਬਾਦ ਪਿਆ ਹੈ?

⁵ ਹੁਣ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਉੱਤੇ ਧਿਆਨ ਦਿਓ।

⁶ ਤੁਸੀਂ ਬਹੁਤ ਬੀਜਿਆ ਪਰ ਥੋੜ੍ਹਾ ਵੱਢਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।

⁷ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਤੇ ਧਿਆਨ ਦਿਓ।

⁸ ਪਰਬਤ ਉੱਤੇ ਚੜ੍ਹੇ, ਲੱਕੜੀ ਲਿਆਓ, ਇਸ ਭਵਨ ਨੂੰ ਮੁੜ ਤੋਂ ਬਣਾਓ ਕਿ ਮੈਂ ਉਸ ਤੋਂ ਪਰਸੰਨ ਹੋਵਾਂ ਅਤੇ ਮੇਰੀ ਵਡਿਆਈ ਹੋਵੇ, ਯਹੋਵਾਹ ਦਾ ਵਾਕ ਹੈ।

⁹ ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ। ਕਿਉਂ?

ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ।

10 ਇਸ ਕਾਰਨ ਹੀ ਅਕਾਸ਼ ਨੇ ਤੁਹਾਡੇ ਲਈ ਤ੍ਰੇਲ ਰੋਕੀ ਅਤੇ ਧਰਤੀ ਨੇ ਆਪਣੀ ਉਪਜਾਊ ਸ਼ਕਤੀ ਨੂੰ ਰੋਕਿਆ ਹੈ

11 ਅਤੇ ਮੈਂ ਧਰਤੀ, ਪਹਾੜਾਂ, ਅੰਨ, ਨਵੀਂ ਮੈਅ, ਤੇਲ ਅਤੇ ਜ਼ਮੀਨ ਦੀ ਸਾਰੀ ਪੈਦਾਵਾਰ ਉੱਤੇ ਅਤੇ ਆਦਮੀਆਂ, ਪਸ਼ੂਆਂ ਅਤੇ ਹੱਥਾਂ ਦੇ ਸਾਰੇ ਕੰਮ ਉੱਤੇ ਵੀ ਕਾਲ ਨੂੰ ਪਾ ਦਿੱਤਾ ਹੈ।

ਲੋਕਾਂ ਦੁਆਰਾ ਪਰਮੇਸ਼ੁਰ ਦੀ ਆਗਿਆ ਮੰਨਣਾ

12 ਤਦ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸੁਆ ਮਹਾਂ ਜਾਜਕ ਅਤੇ ਬਚੇ ਹੋਏ* ਸਾਰੇ ਲੋਕਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਅਵਾਜ਼ ਨੂੰ ਧਿਆਨ ਨਾਲ ਸੁਣਿਆ। ਪਰਮੇਸ਼ੁਰ ਯਹੋਵਾਹ ਦੇ ਭੇਜੇ ਹੋਏ ਨਬੀ ਹੱਜਈ ਦੀਆਂ ਗੱਲਾਂ ਨੂੰ ਵੀ ਧਿਆਨ ਨਾਲ ਸੁਣਿਆ ਅਤੇ ਲੋਕ ਯਹੋਵਾਹ ਤੋਂ ਡਰੇ।

13 ਤਦ ਯਹੋਵਾਹ ਦੇ ਦੂਤ ਹੱਜਈ ਨੇ ਯਹੋਵਾਹ ਦਾ ਸੰਦੇਸ਼ ਲੋਕਾਂ ਨੂੰ ਦੇ ਕੇ ਆਖਿਆ, ਯਹੋਵਾਹ ਦਾ ਵਾਕ ਹੈ ਕਿ ਮੈਂ ਤੁਹਾਡੇ ਨਾਲ ਹਾਂ।

14 ਫੇਰ ਯਹੋਵਾਹ ਨੇ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸੁਆ ਮਹਾਂ ਜਾਜਕ ਅਤੇ ਸਾਰੇ ਬਾਕੀ ਲੋਕਾਂ ਦੇ ਆਤਮਾ ਨੂੰ ਪਰੇਰਿਆ, ਤਾਂ ਉਹ ਆਏ ਅਤੇ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਦੇ ਭਵਨ ਉੱਤੇ ਕੰਮ ਕਰਨ ਲੱਗੇ।

15 ਇਹ ਦਾਰਾ ਰਾਜਾ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਚੌਥੀ ਤਾਰੀਖ ਨੂੰ ਹੋਇਆ।

2

ਰੈਕਲ ਦੇ ਬਣਾਉਣ ਵਾਲਿਆਂ ਨੂੰ ਤਕੜਾ ਕਰਨਾ

1 ਸੱਤਵੇਂ ਮਹੀਨੇ ਦੀ ਇੱਕੀ ਤਾਰੀਖ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਦੇ ਰਾਹੀਂ ਆਇਆ ਕਿ

2 ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸੁਆ ਮਹਾਂ ਜਾਜਕ ਅਤੇ ਬਾਕੀ ਲੋਕਾਂ ਨੂੰ ਇਸ ਤਰ੍ਹਾਂ ਆਖ,

* 1:12 ਬਾਬਲ ਦੀ ਬੰਦੀ ਤੋਂ ਵਾਪਿਸ ਆਏ ਲੋਕ

3 “ਤੁਹਾਡੇ ਵਿੱਚੋਂ ਕੌਣ ਬਾਕੀ ਹੈ ਜਿਸ ਨੇ ਇਸ ਭਵਨ ਦੀ ਪਹਿਲੀ ਸ਼ਾਨ ਨੂੰ ਵੇਖਿਆ ਹੈ? ਅਤੇ ਹੁਣ ਤੁਸੀਂ ਕੀ ਵੇਖਦੇ ਹੋ? ਕੀ ਉਹ ਤੁਹਾਡੀਆਂ ਅੱਖਾਂ ਵਿੱਚ ਕੁਝ ਵੀ ਨਹੀਂ ਹੈ?”

4 ਪਰ ਹੇ ਜ਼ਰੂਬਾਬਲ, ਤਕੜਾ ਹੋ! ਯਹੋਵਾਹ ਦਾ ਵਾਕ ਹੈ ਅਤੇ ਹੇ ਯਹੋਸਾਦਾਕ ਦੇ ਪੁੱਤਰ ਯਹੋਸੁਆ ਮਹਾਂ ਜਾਜਕ, ਤਕੜਾ ਹੋ! ਅਤੇ ਹੇ ਦੇਸ ਦੇ ਲੋਕੋ, ਤਕੜੇ ਹੋਵੋ! ਯਹੋਵਾਹ ਦਾ ਵਾਕ ਹੈ ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

5 ਉਸ ਨੇਮ ਅਨੁਸਾਰ ਜਿਹੜਾ ਮੈਂ ਤੁਹਾਡੇ ਨਾਲ ਮਿਸਰ ਦੇ ਵਿੱਚੋਂ ਨਿੱਕਲਣ ਦੇ ਸਮੇਂ ਬੰਨ੍ਹਿਆ, ਮੇਰਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ, ਇਸ ਲਈ ਡਰੋ ਨਾ!

6 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਥੋੜ੍ਹੇ ਜਿਹੇ ਸਮੇਂ ਵਿੱਚ ਮੈਂ ਫੇਰ ਅਕਾਸ਼, ਧਰਤੀ ਅਤੇ ਜਲ-ਥਲ ਨੂੰ ਹਿਲਾ ਦਿਆਂਗਾ।

7 ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

8 ਚਾਂਦੀ ਮੇਰੀ ਹੈ ਅਤੇ ਸੋਨਾ ਵੀ ਮੇਰਾ ਹੈ, ਯਹੋਵਾਹ ਦਾ ਵਾਕ ਹੈ।

9 ਇਸ ਭਵਨ ਦੀ ਪਿਛਲੀ ਸ਼ਾਨ ਪਹਿਲੀ ਨਾਲੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ। ਮੈਂ ਇਸ ਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

ਨਬੀ ਦੁਆਰਾ ਜਾਜਕਾਂ ਦੇ ਨਾਲ ਸਲਾਹ ਕਰਨਾ

10 ਦਾਰਾ ਰਾਜਾ ਦੇ ਸ਼ਾਸਨ ਦੇ ਦੂਜੇ ਸਾਲ ਦੇ ਨੌਵੇਂ ਮਹੀਨੇ ਦੀ ਚੌਥੀ ਤਾਰੀਖ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ ਕਿ

11 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਬਿਵਸਥਾ ਦੇ ਬਾਰੇ ਜਾਜਕਾਂ ਤੋਂ ਪੁੱਛ

12 ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ, ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ।

13 ਫੇਰ ਹੱਜਈ ਨੇ ਪੁੱਛਿਆ, ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸੁੱਧ ਹੋ ਜਾਵੇਗੀ? ਤਾਂ ਜਾਜਕਾਂ ਨੇ ਉੱਤਰ ਦਿੱਤਾ, ਉਹ ਅਸੁੱਧ ਹੋਵੇਗੀ।

14 ਫੇਰ ਹੱਜਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਇਸ ਪਰਜਾ ਅਤੇ ਇਸ ਕੌਮ ਦਾ ਇਹੋ ਹਾਲ ਹੈ, ਯਹੋਵਾਹ ਦਾ ਵਾਕ ਹੈ ਅਤੇ ਇਸੇ ਤਰ੍ਹਾਂ ਉਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਉਹ ਉੱਥੇ ਚੜ੍ਹਾਉਂਦੇ ਹਨ, ਉਹ ਵੀ ਅਸੁੱਧ ਹੈ।

ਬਰਕਤ ਦਾ ਵਾਅਦਾ

15 ਹੁਣ ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ। ਇਸ ਤੋਂ ਪਹਿਲਾਂ ਕਿ ਯਹੋਵਾਹ ਦੀ ਹੈਕਲ ਵਿੱਚ ਪੱਥਰ ਉੱਤੇ ਪੱਥਰ ਰੱਖਿਆ ਗਿਆ।

16 ਜਦੋਂ ਕੋਈ ਵੀਹ ਪੈਮਾਨਿਆਂ* ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ† ਹੀ ਹੁੰਦੇ ਸਨ। ਜਦ ਕੋਈ ਮੈਅ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ।

17 ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੋ, ਯਹੋਵਾਹ ਦਾ ਵਾਕ ਹੈ।

18 ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ, ਨੌਵੇਂ ਮਹੀਨੇ ਦੀ ਚੌਢੀ ਤਾਰੀਖ ਤੋਂ ਜਿਸ ਦਿਨ ਤੋਂ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ, ਸੋਚ ਵਿਚਾਰ ਕਰੋ।

19 ਕੀ ਬੀਜ ਅਜੇ ਕੋਠੇ ਵਿੱਚ ਹੈ? ਕੀ ਅੰਗੂਰੀ ਬਾਗ਼, ਹੰਜ਼ੀਰ, ਅਨਾਰ ਅਤੇ ਜੈਤੂਨ ਦੇ ਦਰੱਖਤ ਅਜੇ ਫਲ ਨਹੀਂ ਦਿੰਦੇ? ਅੱਜ ਤੋਂ ਮੈਂ ਤੁਹਾਨੂੰ ਬਰਕਤ ਦਿਆਂਗਾ।

ਜ਼ਰੂੱਬਾਬਲ ਨਾਲ ਪਰਮੇਸ਼ੁਰ ਦਾ ਵਾਅਦਾ

20 ਮਹੀਨੇ ਦੀ ਚੌਢੀ ਤਾਰੀਖ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਕੋਲ ਦੂਜੀ ਵਾਰ ਆਇਆ ਕਿ

21 ਯਹੂਦਾਹ ਦੇ ਹਾਕਮ ਜ਼ਰੂੱਬਾਬਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾਵਾਂਗਾ,

22 ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ, ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ, ਰਥਾਂ ਨੂੰ ਸਵਾਰਾਂ ਸਮੇਤ ਉਲੱਦ ਦਿਆਂਗਾ ਅਤੇ ਘੋੜੇ ਅਤੇ

* 2:16 200 ਕਿਲੋਗ੍ਰਾਮ † 2:16 100 ਕਿਲੋਗ੍ਰਾਮ

ਉਹਨਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰੇਕ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ ਡਿੱਗ ਪਵੇਗਾ।

²³ ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੂੱਬਾਬਲ ਸ਼ਅਲਤੀਏਲ ਦੇ ਪੁੱਤਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ ਅਤੇ ਮੈਂ ਤੈਨੂੰ ਆਪਣੀ ਮੋਹਰ ਦੀ ਅੰਗੂਠੀ ਵਾਂਗੂੰ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
The Indian Revised Version Holy Bible in the Eastern
Punjabi language of India (BCS 2019)

copyright © 2017, 2019 Bridge Connectivity Solutions

Language: ਪੰਜਾਬੀ (Panjabi, Eastern)

Contributor: Bridge Connectivity Solutions Pvt. Ltd.

This translation is made available to you under the terms of the Creative Commons Attribution Share-Alike license 4.0.

You have permission to share and redistribute this Bible translation in any format and to make reasonable revisions and adaptations of this translation, provided that:

You include the above copyright and source information.

If you make any changes to the text, you must indicate that you did so in a way that makes it clear that the original licensor is not necessarily endorsing your changes.

If you redistribute this text, you must distribute your contributions under the same license as the original.

Pictures included with Scriptures and other documents on this site are licensed just for use with those Scriptures and documents. For other uses, please contact the respective copyright owners.

Note that in addition to the rules above, revising and adapting God's Word involves a great responsibility to be true to God's Word. See Revelation 22:18-19.

2023-04-13

PDF generated using Haiola and XeLaTeX on 18 Apr 2025 from source files dated 14 Apr 2023

cd7c015e-4054-5fc3-99ad-dacf629d4ee1